

ਬਸੰਤੁ ਮਹਲਾ ੩ ॥

Basant, Third Mehl:

ਮਾਇਆ ਮੋਹੁ ਸਬਦਿ ਜਲਾਏ ॥

Attachment to Maya is burnt away by the Word of the Shabad.

ਮਨੁ ਤਨੁ ਹਰਿਆ ਸਤਿਗੁਰ ਭਾਏ ॥

The mind and body are rejuvenated by the Love of the True Guru.

ਸਫਲਿਉਂ ਬਿਰਖੁ ਹਰਿ ਕੈ ਦੁਆਰਿ ॥

The tree bears fruit at the Lord's Door,

ਸਾਚੀ ਬਾਣੀ ਨਾਮ ਪਿਆਰਿ ॥੧॥

in love with the True Bani of the Guru's Word, and the Naam, the Name of the Lord. ||1||

ਏ ਮਨ ਹਰਿਆ ਸਹਜ ਸੁਭਾਇ ॥

This mind is rejuvenated, with intuitive ease;

ਸਚ ਫਲੁ ਲਾਗੈ ਸਤਿਗੁਰ ਭਾਇ ॥੧॥ ਰਹਾਉ ॥

loving the True Guru, it bears the fruit of truth. ||1||Pause||

ਆਪੇ ਨੇੜੈ ਆਪੇ ਦੂਰਿ ॥

He Himself is near, and He Himself is far away.

ਗੁਰ ਕੈ ਸਬਦਿ ਵੇਖੈ ਸਦ ਹਜੂਰਿ ॥

Through the Word of the Guru's Shabad, He is seen to be ever-present, close at hand.

ਛਾਵ ਘਣੀ ਫੂਲੀ ਬਨਰਾਇ ॥

The plants have blossomed forth, giving a dense shade.

ਗੁਰਮੁਖਿ ਬਿਗਸੈ ਸਹਜਿ ਸੁਭਾਇ ॥੨॥

The Gurmukh blossoms forth, with intuitive ease. ||2||

ਅਨਦਿਨੁ ਕੀਰਤਨੁ ਕਰਹਿ ਦਿਨ ਰਾਤਿ ॥

Night and day, he sings the Kirtan of the Lord's Praises, day and night.

ਸਤਿਗੁਰਿ ਗਵਾਈ ਵਿਚਹੁ ਜੁਠਿ ਭਰਾਂਤਿ ॥

The True Guru drives out sin and doubt from within.

ਪਰਪੰਚ ਵੇਖਿ ਰਹਿਆ ਵਿਸਮਾਦੁ ॥

Gazing upon the wonder of God's Creation, I am wonder-struck and amazed.

ਗੁਰਮੁਖਿ ਪਾਈਐ ਨਾਮ ਪ੍ਰਸਾਦੁ ॥੩॥

The Gurmukh obtains the Naam, the Name of the Lord, by His Grace. ||3||

ਆਪੇ ਕਰਤਾ ਸਭਿ ਰਸ ਭੋਗ ॥

The Creator Himself enjoys all delights.

ਜੋ ਕਿਛੁ ਕਰੇ ਸੋਈ ਪਰੁ ਹੋਗ ॥

Whatever He does, surely comes to pass.

ਵਡਾ ਦਾਤਾ ਤਿਲੁ ਨ ਤਮਾਇ ॥

He is the Great Giver; He has no greed at all.

ਨਾਨਕ ਮਿਲੀਐ ਸਬਦੁ ਕਮਾਇ ॥੪॥੬॥

O Nanak, living the Word of the Shabad, the mortal meets with God. ||4||6||